

NYC ਮਨੁੱਖੀ ਅਧਿਕਾਰਾਂ ਦੇ ਕਨੂੰਨ ਤਹਿਤ

ਕਨੂੰਨ ਪ੍ਰਵਰਤਨ ਦੁਆਰਾ ਪੱਖਪਾਤ- ਆਧਾਰਿਤ ਪ੍ਰੋਫਾਈਲਿੰਗ

ਇਹ ਉਦੋਂ ਹੁੰਦਾ ਹੈ ਜਦੋਂ ਪੁਲਿਸ ਜਾਂ ਸ਼ਾਂਤੀ ਅਫਸਰ ਤੁਹਾਨੂੰ ਗਿਰਫਤਾਰ ਕਰਨ ਜਾਂ ਕਿਸੇ ਹੋਰ ਅਪਰਾਧਕ ਕਨੂੰਨ ਪ੍ਰਵਰਤਨ ਕਾਰਵਾਈ ਲਈ ਨਿਸ਼ਾਨਾ ਬਣਾਉਂਦੇ ਹਨ, ਇਸ ਲਈ ਨਹੀਂ ਕਿ ਕਿਸੇ ਗੈਰਕਨੂੰਨੀ ਗਤੀਵਿਧੀ ਨਾਲ ਸੰਬੰਧਿਤ ਤੁਹਾਡੇ ਨਾਲ ਜੁੜੀ ਕੋਈ ਵਿਸ਼ੇਸ਼ ਜਾਣਕਾਰੀ ਹੈ, ਬਲਕਿ ਕਨੂੰਨ ਤਹਿਤ ਤੁਹਾਡੇ ਸੁਰੱਖਿਅਤ ਦਰਜੇ ਕਾਰਨ - ਨਸਲ, ਰਾਸ਼ਟਰੀ ਮੂਲ, ਰੰਗ, ਧਰਮ, ਉਮਰ, ਜਾਂ ਵਿਦੇਸ਼ੀ ਜਾਂ ਨਾਗਰਿਕਤਾ ਦੀ ਸਥਿਤੀ, ਲਿੰਗ, ਲਿੰਗ ਭੇਦ, ਲਿੰਗਕ ਰੁਝਾਨ, ਅਪੰਗਤਾ ਜਾਂ ਘਰ ਦੀ ਸਥਿਤੀ ਦੇ ਆਧਾਰ ਤੇ। ਇਹ ਉਨ੍ਹਾਂ ਨੀਤੀਆਂ ਅਤੇ ਪ੍ਰਕਿਰਿਆਵਾਂ ਤੇ ਵੀ ਲਾਗੂ ਹੋ ਸਕਦਾ ਹੈ ਜੋ ਕਿਸੇ ਖਾਸ ਗਰੁੱਪ ਤੇ ਅਣਉਚਿਤ ਪ੍ਰਭਾਵ ਪਾਉਂਦੀਆਂ ਹਨ, ਭਾਵੇਂ ਉਹ ਉਸ ਗਰੁੱਪ ਨੂੰ ਸਪਸ਼ਟ ਢੰਗ ਨਾਲ ਨਿਸ਼ਾਨਾ ਨਹੀਂ ਬਣਾਉਂਦੀਆਂ।

ਪੱਖਪਾਤਆਧਾਰਿਤ ਪ੍ਰੋਫਾਈਲਿੰਗ ਨੂੰ ਪਛਾਣਨ ਵਿੱਚ ਤੁਹਾਡੀ ਮਦਦ ਕਰਨ ਲਈ ਬਿਰਤਾਂਤ:

- 1 ਸਕੂਲ ਤੋਂ ਬਰਖਾਸਤ ਹੋਣ ਤੋਂ ਬਾਅਦ, ਪੁਲਿਸ ਨੇ ਮਿਡਲ ਸਕੂਲ ਦੇ ਅਫੀਕਨ-ਅਮਰੀਕਨ ਵਿਦਿਆਰਥੀਆਂ ਨੂੰ ਗੁਆਂਢ ਛੱਡਣ ਲਈ ਕਿਹਾ। ਉਸੇ ਸਕੂਲ ਦੇ ਸਫੇਦ ਵਿਦਿਆਰਥੀਆਂ ਨੂੰ ਉਸ ਖੇਤਰ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ।
- 2 ਇੱਕ ਵੀਕੇਂਡ ਰਾਤ ਨੂੰ, ਦੋ ਔਰਤਾਂ ਇੱਕੋ ਕੋਨੇ ਵਿੱਚ ਖੜ੍ਹੀਆਂ ਆਪਣੇ ਮੋਬਾਈਲ ਫੋਨਾਂ ਦੀ ਜਾਂਚ ਕਰ ਰਹੀਆਂ ਹਨ। ਪਹਿਲੀ, ਵਿਪਰੀਤ ਲਿੰਗੀ (ਗੀਜ਼ਰਾ) ਨੂੰ ਅਫਸਰਾਂ ਨੇ ਰੋਕਿਆ ਅਤੇ ਉਸ ਦੀਆਂ ਗਤੀਵਿਧੀਆਂ ਬਾਰੇ ਸਵਾਲ ਪੁੱਛੇ ਅਤੇ ਪਛਾਣ ਦੇਣ ਲਈ ਕਿਹਾ। ਦੂਜੀ, ਜੋ ਸਿਸਜੈਂਡਰ ਲਗਦੀ ਹੈ, ਨੂੰ ਨਾ ਹੀ ਰੋਕਿਆ ਅਤੇ ਨਾ ਹੀ ਸਵਾਲ ਪੁੱਛੇ ਜਾਂ ਪਛਾਣ ਦੇਣ ਲਈ ਕਿਹਾ।
- 3 ਸ਼ਹਿਰ ਦੇ ਇੱਕ ਪਾਰਕ ਵਿੱਚ, ਅਫਸਰਾਂ ਨੇ ਉਨ੍ਹਾਂ ਲੋਕਾਂ ਨੂੰ ਬੈਂਚਾਂ ਤੋਂ “ਅੱਗੇ ਜਾਣ” ਲਈ ਕਿਹਾ ਜੋ ਬੇਘਰੇ ਲਗਦੇ ਹਨ। ਜੋ ਬੇਘਰੇ ਨਹੀਂ ਲਗਦੇ ਉਨ੍ਹਾਂ ਨੂੰ ਜਾਣ ਲਈ ਨਹੀਂ ਕਿਹਾ। ਇਹ ਜ਼ਿਆਦਾਤਰ ਕਾਲੇ ਬੇਘਰ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ।
- 4 ਸਬਵੇ ਪ੍ਰਵੇਸ਼ ਖੇਤਰਾਂ ਤੇ ਨਿਯੁਕਤ NYPD ਅਫਸਰਾਂ ਨੇ ਉਨ੍ਹਾਂ ਵਿਅਕਤੀਆਂ ਨੂੰ ਬੈਗ ਦੀ ਜਾਂਚ ਕਰਵਾਉਣ ਲਈ ਕਿਹਾ ਜੋ ਮੁਲਮਾਨ, ਅਰਬ ਜਾਂ ਦੱਖਣ ਏਸ਼ੀਆਈ ਲਗਦੇ ਹਨ, ਭਾਵੇਂ ਇਹ ਸੰਕੇਤ ਨਹੀਂ ਹੈ ਕਿ ਇਹ ਵਿਅਕਤੀ ਕਿਸੇ ਗੈਰਕਨੂੰਨੀ ਵਿਹਾਰ ਵਿੱਚ ਸ਼ਾਮਲ ਹਨ। ਦੂਜੇ ਸਬਵੇ ਸਵਾਰਾਂ ਨੂੰ ਬੈਗ ਦੀ ਜਾਂਚ ਕਰਵਾਉਣ ਦੀ ਲੋੜ ਨਹੀਂ ਹੈ।

ਜੇ ਤੁਹਾਨੂੰ ਲਗਦਾ ਹੈ ਕਿ ਤੁਸੀਂ ਪੱਖਪਾਤ-ਆਧਾਰਿਤ ਪ੍ਰੋਫਾਈਲਿੰਗ ਦੇ ਪਾਤਰ ਬਣੇ ਹੋ, ਤਾਂ **311** ਤੇ ਕਾਲ ਕਰੋ ਅਤੇ ਮਨੁੱਖੀ ਅਧਿਕਾਰਾਂ ਤੇ NYC ਕਮਿਸ਼ਨ ਨਾਲ ਗੱਲ ਕਰਨ ਲਈ ਕਹੋ ਜਾਂ ਕਮਿਸ਼ਨ ਨੂੰ **718-722-3131** ਤੇ ਸਿੱਧਾ ਕਾਲ ਕਰੋ

ਕਮਿਸ਼ਨ ਦੁਆਰਾ ਸਾਮਰਿਕ ਕਾਰਵਾਈਆਂ

ਮਨੁੱਖੀ ਅਧਿਕਾਰਾਂ ਤੇ NYC ਕਮਿਸ਼ਨ ਨਿਮਨਲਿਖਤ ਰਾਹੀਂ ਪੱਖਪਾਤ ਆਧਾਰਿਤ ਪ੍ਰੋਫਾਈਲਿੰਗ ਨੂੰ ਰੋਕਣ ਅਤੇ ਇਸ ਵੱਲ ਧਿਆਨ ਦੇਣ ਲਈ ਵਚਨਬੱਧ ਹੈ:

- ਸੰਸਥਾਵਾਂ ਅਤੇ ਜਨਤਾ ਦੇ ਮੈਂਬਰਾਂ ਦੁਆਰਾ ਕੀਤੇ ਦਾਅਵਿਆਂ ਦੀ ਜਾਂਚ ਕਰਕੇ;
- NYC ਮਨੁੱਖੀ ਅਧਿਕਾਰਾਂ ਦੇ ਕਨੂੰਨ ਬਾਰੇ ਨਿਵਾਸੀਆਂ ਨੂੰ ਸਿੱਖਿਅਤ ਕਰਨ ਲਈ ਭਾਈਚਾਰਕ ਸਾਂਝੀਦਾਰਾਂ ਨਾਲ ਕੰਮ ਕਰਕੇ;
- ਕਨੂੰਨ ਸੰਬੰਧਿਤ ਮੁੱਦਿਆਂ ਤੇ NYPD ਨਾਲ ਕੰਮ ਕਰਕੇ; ਅਤੇ
- ਸ਼ਹਿਰੀ ਏਜੰਸੀਆਂ ਨੂੰ ਕਨੂੰਨ ਬਾਰੇ ਸਿੱਖਿਆ ਪ੍ਰਦਾਨ ਕਰਕੇ ਅਤੇ ਅਜਿਹੀਆਂ ਨੀਤੀਆਂ ਬਣਾਉਣ ਲਈ ਉਨ੍ਹਾਂ ਨਾਲ ਕੰਮ ਕਰਕੇ ਜੋ ਵਿਭਿੰਨਤਾ ਅਤੇ ਸੰਮਿਲਨ ਦੇ ਸਿਧਾਂਤਾਂ ਨੂੰ ਗ੍ਰਹਿਣ ਕਰਨ।

